

ਗਉੜੀ ॥

Gauree:

ਰਾਮ ਜਪਉ ਜੀਅ ਐਸੇ ਐਸੇ ॥ ਧੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥

Just as Dhroo and Prahlaad meditated on the Lord, so should you meditate on the Lord, O my soul. ||1||

ਦੀਨ ਦਇਆਲ ਭਰੋਸੇ ਤੇਰੇ ॥

O Lord, Merciful to the meek, I have placed my faith in You;

ਸਭੁ ਪਰਵਾਰੁ ਚੜਾਇਆ ਬੋੜੇ ॥੧॥ ਰਹਾਉ ॥

along with all my family, I have come aboard Your boat. ||1||Pause||

ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥

When it is pleasing to Him, then He inspires us to obey the Hukam of His Command.

ਇਸ ਬੋੜੇ ਕਉ ਪਾਰਿ ਲਘਾਵੈ ॥੨॥

He causes this boat to cross over. ||2||

ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥

By Guru's Grace, such understanding is infused into me;

ਚੂਕਿ ਗਈ ਫਿਰਿ ਆਵਨ ਜਾਨੀ ॥੩॥

my comings and goings in reincarnation have ended. ||3||

ਕਹੁ ਕਬੀਰ ਭਜੁ ਸਾਰਿਗਪਾਨੀ ॥

Says Kabeer, meditate, vibrate upon the Lord, the Sustainer of the earth.

ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥

In this world, in the world beyond and everywhere, He alone is the Giver.
||4||2||10||61||